

 Print Page

Sri Guru Granth Sahib

Displaying 703 of

ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥

Rathan Raam Ghatt Hee Kae Bheethar Thaa Ko Giaan N Paaeiou ||

The Jewel of the Lord is deep within my heart, but I do not have any knowledge of Him.

ਜੈਤਸਰੀ (ਮਃ ੯) (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧

Raag Jaitsiri Guru Teg Bahadur

ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥

Jan Naanak Bhagavanth Bhajan Bin Birathhaa Janam Gavaaeiou ||2||1||

O servant Nanak, without vibrating, meditating on the Lord God, human life is uselessly wasted and lost. ||2||1||

ਜੈਤਸਰੀ (ਮਃ ੯) (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧

Raag Jaitsiri Guru Teg Bahadur

ਜੈਤਸਰੀ ਮਹਲਾ ੯ ॥

Jaithasaree Mehalaa 9 ||

Jaitsree, Ninth Mehl:

ਜੈਤਸਰੀ (ਮਃ ੯) ਗੁਰੂ ਗ੍ਰੰਥ ਸਾਹਿਬ ਅੰਗ ੭੦੩

ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥

Har Joo Raakh Laehu Path Maeree ||

O Dear Lord, please, save my honor!

ਜੈਤਸਰੀ (ਮਃ ੯) (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੨

Raag Jaitsiri Guru Teg Bahadur

ਜਮ ਕੇ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

Jam Ko Thraas Bhaeiou Our Anthar Saran Gehee Kirapaa Nidhh Thaeree ||1|| Rehaao ||

The fear of death has entered my heart; I cling to the Protection of Your Sanctuary, O Lord, ocean of mercy. ||1||Pause||

ਜੈਤਸਰੀ (ਮਃ ੯) (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੨

Raag Jaitsiri Guru Teg Bahadur

ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥

Mehaa Pathith Mugadhh Lobhee Fun Karath Paap Ab Haaraa ||

I am a great sinner, foolish and greedy; but now, at last, I have grown weary of committing sins.

ਜੈਤਸਰੀ (ਮਃ ੯) (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੩

Raag Jaitsiri Guru Teg Bahadur

ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥

Bhai Marabae Ko Bisarath Naahin Thih Chinthaa Than Jaaraa ||1||

I cannot forget the fear of dying; this anxiety is consuming my body. ||1||

ਜੈਤਸਰੀ (ਮਃ ੯) (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੪

Raag Jaitsiri Guru Teg Bahadur

ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥

Keeae Oupaav Mukath Kae Kaaran Dheh Dhis Ko Outh Dhhaaeiaa ||

I have been trying to liberate myself, running around in the ten directions.

ਜੈਤਸਰੀ (ਮਃ ੯) (੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੪

Raag Jaitsiri Guru Teg Bahadur

ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥

Ghatt Hee Bheethar Basai Niranjan Thaa Ko Maram N Paaeiaa ||2||

The pure, immaculate Lord abides deep within my heart, but I do not understand the secret of His mystery. ||2||

ਜੈਤਸਰੀ (ਮਃ ੯) (੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੫

Raag Jaitsiri Guru Teg Bahadur

ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥

Naahin Gun Naahin Kashh Jap Thap Koun Karam Ab Keejai ||

I have no merit, and I know nothing about meditation or austerities; what should I do now?

ਜੈਤਸਰੀ (ਮਃ ੯) (੨) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੫

Raag Jaitsiri Guru Teg Bahadur

ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

Naanak Haar Pariou Saranaagath Abhai Dhaan Prabh Dheejai ||3||2||

O Nanak, I am exhausted; I seek the shelter of Your Sanctuary; O God, please bless me with the gift of fearlessness. ||3||2||

ਜੈਤਸਰੀ (ਮਃ ੯) (੨) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੬

Raag Jaitsiri Guru Teg Bahadur

ਜੈਤਸਰੀ ਮਹਲਾ ੯ ॥

Jaithasaree Mehalaa 9 ||

Jaitsree, Ninth Mehl:

ਜੈਤਸਰੀ (ਮਃ ੯) ਗੁਰੂ ਗ੍ਰੰਥ ਸਾਹਿਬ ਅੰਗ ੭੦੩

ਮਨ ਰੇ ਸਾਚਾ ਗਹੋ ਬਿਚਾਰਾ ॥

Man Rae Saachaa Geho Bichaaraa ॥

O mind, embrace true contemplation.

ਜੈਤਸਰੀ (ਮਃ ੯) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੭

Raag Jaitsiri Guru Teg Bahadur

ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥੧॥ ਰਹਾਉ ॥

Raam Naam Bin Mithhiala Maano Sagaro Eihu Sansaaraa ॥1॥ Rehaao ॥

Without the Lord's Name, know that this whole world is false. ॥1॥Pause॥

ਜੈਤਸਰੀ (ਮਃ ੯) (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੭

Raag Jaitsiri Guru Teg Bahadur

ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥

Jaa Ko Jogee Khojath Haarae Paaeio Naahi Thih Paaraa ॥

The Yogis are tired of searching for Him, but they have not found His limit.

ਜੈਤਸਰੀ (ਮਃ ੯) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੮

Raag Jaitsiri Guru Teg Bahadur

ਸੋ ਸੁਆਮੀ ਤੁਮ ਨਿਕਟਿ ਪਛਾਨੋ ਰੂਪ ਰੇਖ ਤੇ ਨਿਆਰਾ ॥੧॥

So Suaamee Thum Nikatt Pashhaano Roop Raekh Thae Niaaraa ॥1॥

You must understand that the Lord and Master is near at hand, but He has no form or feature. ॥1॥

ਜੈਤਸਰੀ (ਮਃ ੯) (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੮

Raag Jaitsiri Guru Teg Bahadur

ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥

Paavan Naam Jagath Mai Har Ko Kabehoo Naahi Sanbhaaraa ॥

The Naam, the Name of the Lord is purifying in the world, and yet you never remember it.

ਜੈਤਸਰੀ (ਮਃ ੯) (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੯

Raag Jaitsiri Guru Teg Bahadur

ਨਾਨਕ ਸਰਨਿ ਪਰਿਓ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥੨॥੩॥

Naanak Saran Pariou Jag Bandhan Raakhahu Biradh Thuhaaraa ॥2॥3॥

Nanak has entered the Sanctuary of the One, before whom the whole world bows down; please, preserve and protect me, by Your innate nature. ॥2॥3॥

ਜੈਤਸਰੀ (ਮਃ ੯) (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੯

Raag Jaitsiri Guru Teg Bahadur

ਜੈਤਸਰੀ ਮਹਲਾ ੫ ਛੰਤ ਘਰੁ ੧

Jaithasaree Mehalaa 5 Shhanth Ghar 1

Jaitsree, Fifth Mehl, Chhant, First House:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੩

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੩

ਸਲੋਕ ॥

Salok ||

Shalok:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੩

ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥

Dharasan Piaasee Dhinas Raath Chithavo Anadhin Neeth ||

I am thirsty for the Blessed Vision of the Lord's Darshan, day and night; I yearn for Him constantly, night and day.

ਜੈਤਸਰੀ (ਮਃ ੫) ਛੰਤ (੧) ਸ. ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੨

Raag Jaitsiri Guru Arjan Dev

ਖੋਲ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥

Kholih Kapatt Gur Maeleeaa Naanak Har Sang Meeth ||1||

Opening the door, O Nanak, the Guru has led me to meet with the Lord, my Friend. ||1||

ਜੈਤਸਰੀ (ਮਃ ੫) ਛੰਤ (੧) ਸ. ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੨

Raag Jaitsiri Guru Arjan Dev

ਛੰਤ ॥

Shhanth ||

Chhant:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੩

ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥

Sun Yaar Hamaarae Sajan Eik Karo Baenanthheaa ||

Listen, O my intimate friend - I have just one prayer to make.

ਜੈਤਸਰੀ (ਮਃ ੫) ਛੰਤ (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੩

Raag Jaitsiri Guru Arjan Dev

ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥

This Mohan Laal Piaarae Ho Firo Khojantheaa ||

I have been wandering around, searching for that enticing, sweet Beloved.

ਜੈਤਸਰੀ (ਮਃ ੫) ਛੰਤ (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੩

Raag Jaitsiri Guru Arjan Dev

ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥

This Dhas Piaarae Sir Dhharee Outhaarae Eik Bhoree Dharasan Dheejai ||

Whoever leads me to my Beloved - I would cut off my head and offer it to him, even if I were granted the Blessed Vision of His Darshan for just an instant.

ਜੈਤਸਰੀ (ਮਃ ੫) ਛੰਤ (੧) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੪

Raag Jaitsiri Guru Arjan Dev

ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥

Nain Hamaarae Pria Rang Rangaarae Eik Thil Bhee Naa Dhheereejai ||

My eyes are drenched with the Love of my Beloved; without Him, I do not have even a moment's peace.

ਜੈਤਸਰੀ (ਮਃ ੫) ਛੰਤ (੧) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੪

Raag Jaitsiri Guru Arjan Dev

ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾੜ੍ਹਕ ਜਿਵੈ ਤਿਸੰਤੀਆ ॥

Prabh Sio Man Leenaa Jio Jal Meenaa Chaathrik Jivai Thisantheeaa ||

My mind is attached to the Lord, like the fish to the water, and the rainbird, thirsty for the raindrops.

ਜੈਤਸਰੀ (ਮਃ ੫) ਛੰਤ (੧) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੫

Raag Jaitsiri Guru Arjan Dev

ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥

Jan Naanak Gur Pooraa Paaeiaa Sagalee Thikhaa Bujhantheeaa ||1||

Servant Nanak has found the Perfect Guru; his thirst is totally quenched. ||1||

ਜੈਤਸਰੀ (ਮਃ ੫) ਛੰਤ (੧) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੫

Raag Jaitsiri Guru Arjan Dev

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥

Yaar Vae Pria Habhae Sakheeeaa Moo Kehee N Jaeheeeaa ||

O intimate friend, my Beloved has all these loving companions; I cannot compare to any of them.

ਜੈਤਸਰੀ (ਮਃ ੫) ਛੰਤ (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੬

Raag Jaitsiri Guru Arjan Dev

ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥

Yaar Vae Hik Ddoon Hik Chaarrai Ho Kis Chithaeheeeaa ||

O intimate friend, each of them is more beautiful than the others; who could consider me?

ਜੈਤਸਰੀ (ਮਃ ੫) ਛੰਤ (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੭

Raag Jaitsiri Guru Arjan Dev

ਹਿਕ ਦੂੰ ਹਿਕਿ ਚਾੜੈ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥

Hik Dhoon Hik Chaarrae Anik Piaarae Nith Karadhae Bhog Bilaasaa ||

Each of them is more beautiful than the others; countless are His lovers, constantly enjoying bliss with Him.

ਜੈਤਸਰੀ (ਮਃ ੫) ਛੰਤ (੧) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੭

Raag Jaitsiri Guru Arjan Dev

ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥

Thinaa Dhaekh Man ChaaO Outhandhaa Ho Kadh Paaee Gunathaasaa ||

Beholding them, desire wells up in my mind; when will I obtain the Lord, the treasure of virtue?

ਜੈਤਸਰੀ (ਮਃ ੫) ਛੰਤ (੧) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੮

Raag Jaitsiri Guru Arjan Dev

ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਭੇਂਹੀਆ ॥

Jinee Maiddaa Laal Reejhaaeiaa Ho This Aagai Man Ddaeneheehaa ||

I dedicate my mind to those who please and attract my Beloved.

ਜੈਤਸਰੀ (ਮਃ ੫) ਛੰਤ (੧) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੮

Raag Jaitsiri Guru Arjan Dev

ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥

Naanak Kehai Sun Bino Suhaagan Moo Dhas Ddikhaa Pir Kaeheehaa ||2||

Says Nanak, hear my prayer, O happy soul-brides; tell me, what does my Husband Lord look like? ||2||

ਜੈਤਸਰੀ (ਮਃ ੫) ਛੰਤ (੧) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੯

Raag Jaitsiri Guru Arjan Dev

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥

Yaar Vae Pir Aapan Bhaanaa Kishh Neesee Shhandhaa ||

O intimate friend, my Husband Lord does whatever He pleases; He is not dependent on anyone.

ਜੈਤਸਰੀ (ਮਃ ੫) ਛੰਤ (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੩ ਪੰ. ੧੯

Raag Jaitsiri Guru Arjan Dev